

ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥
 ਤਿਸੁ ਮੁਲਾ ਕਉ ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ
 ॥੧॥ ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ
 ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥
 ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ
 ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ
 ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥ {ਪੰਨਾ 1159-1160}

ਪਦਅਰਥ:- ਨੋਟ:- ਲਫਜ਼ 'ਮੁਲਾਂ' ਦੇ ਦੋਵੇਂ ਅੱਖਰ 'ਮ' ਅਤੇ 'ਲ' ਲੈ ਕੇ ਅਰਥ ਕੀਤੇ ਹਨ; 'ਮਨ' ਅਤੇ 'ਲਰੈ'।
 ਕਾਲ ਸਿਉ—ਮੌਤ (ਦੇ ਸਹਿਮ) ਨਾਲ। ਜੁਰੈ—ਜੁੱਟ ਪਏ, ਲੜੇ, ਟਾਕਰਾ ਕਰੇ। ਕਾਲ—ਮੌਤ, ਜਮ। ਕਾਲ
 ਪੁਰਖ—ਜਮ-ਰਾਜ। ਮਾਨੁ—ਅਹੰਕਾਰ। ਮਰਦੈ—ਮਲ ਦੇਵੇ।1।

ਦੂਰਿ—ਕਿਤੇ ਸਤਵੇਂ ਅਸਮਾਨ ਉੱਤੇ। ਦੁੰਦਰ—ਰੌਲਾ ਪਾਣ ਵਾਲੇ ਕਾਮਾਦਿਕ।1। ਰਹਾਉ।

ਕਾਇਆ ਕੀ ਅਗਨੀ ਬ੍ਰਹਮ—ਕਾਇਆ ਕੀ ਬ੍ਰਹਮ ਅਗਨਿ, ਕਾਇਆ ਵਿਚ ਪ੍ਰਭੂ ਦੀ ਜੋਤ। ਬ੍ਰਹਮ ਅਗਨਿ—ਪ੍ਰਭੂ
 ਦੀ ਜੋਤ। ਪਰਜਾਰੈ—ਚੰਗੀ ਤਰ੍ਹਾਂ ਰੱਸ਼ਨ ਕਰੇ। ਬਿੰਦੁ—ਬੀਰਜ। ਜਰਾ—ਬੁਢੇਪਾ।2।

ਸੁਰਤਾਨੁ—ਸੁਲਤਾਨ। ਦੁਇ ਸਰ—ਦੋ ਤੀਰ (ਗਿਆਨ ਅਤੇ ਵੈਰਾਗ)। ਆਨੈ—ਲਿਆਵੇ। ਗਗਨ ਮੰਡਲ—
 ਦਸਮ ਦੁਆਰ ਵਿਚ, ਦਿਮਾਗ ਵਿਚ, ਮਨ ਵਿਚ। ਲਸਕਰੁ—ਸੁਭ ਗੁਣਾਂ ਦੀ ਫੌਜ।3।

ਰਾਮ ਨਾਮੁ—ਮੂਰਤੀ ਵਿਚ ਮਿਥੇ ਹੋਏ ਸ੍ਰੀ ਰਾਮ ਚੰਦਰ ਜੀ ਦਾ ਨਾਮ। ਏਕੁ—ਆਪਣਾ।4।

ਅਰਥ:- (ਹੇ ਮੁੱਲਾਂ!) ਰੱਬ ਹਰ ਥਾਂ ਹਾਜ਼ਰ-ਨਾਜ਼ਰ ਹੈ, ਤੁਸੀਂ ਉਸ ਨੂੰ ਦੂਰ (ਕਿਤੇ ਸਤਵੇਂ ਅਸਮਾਨ ਤੇ) ਕਿਉਂ (ਬੈਠਾ)
 ਦੱਸਦੇ ਹੋ? ਜੇ ਉਸ ਸੁਹਣੇ ਰੱਬ ਨੂੰ ਮਿਲਣਾ ਹੈ, ਤਾਂ ਕਾਮਾਦਿਕ ਰੌਲਾ ਪਾਣ ਵਾਲੇ ਵਿਕਾਰਾਂ ਨੂੰ ਕਾਬੂ ਵਿਚ ਰੱਖੋ।1।
 ਰਹਾਉ।

ਅਸਲ ਮੁੱਲਾਂ ਉਹ ਹੈ ਜੋ ਆਪਣੇ ਮਨ ਨਾਲ ਘੋਲ ਕਰਦਾ ਹੈ (ਭਾਵ, ਮਨ ਨੂੰ ਵੱਸ ਕਰਨ ਦੇ ਜਤਨ ਕਰਦਾ ਹੈ), ਗੁਰੂ
 ਦੇ ਦੱਸੇ ਹੋਏ ਉਪਦੇਸ਼ ਉੱਤੇ ਤੁਰ ਕੇ ਮੌਤ (ਦੇ ਸਹਿਮ) ਨਾਲ ਟਾਕਰਾ ਕਰਦਾ ਹੈ, ਜੋ ਜਮ-ਰਾਜ ਦਾ (ਇਹ) ਮਾਣ
 (ਕਿ ਸਾਰਾ ਜਗਤ ਉਸ ਤੋਂ ਥਰ-ਥਰ ਕੰਬਦਾ ਹੈ) ਨਾਸ ਕਰ ਦੇਂਦਾ ਹੈ। ਮੈਂ ਐਸੇ ਮੁੱਲਾਂ ਅੱਗੇ ਸਦਾ ਸਿਰ ਨਿਵਾਉਂਦਾ
 ਹਾਂ।1।

ਅਸਲ ਕਾਜੀ ਉਹ ਹੈ ਜੋ ਆਪਣੇ ਸਰੀਰ ਨੂੰ ਖੋਜੇ, ਸਰੀਰ ਵਿਚ ਪ੍ਰਭੂ ਦੀ ਜੋਤ ਨੂੰ ਰੱਸ਼ਨ ਕਰੇ, ਸੁਪਨੇ ਵਿਚ ਭੀ ਕਾਮ
 ਦੀ ਵਾਸ਼ਨਾ ਮਨ ਵਿਚ ਨਾਹ ਆਉਣ ਦੇਵੇ। ਅਜਿਹੇ ਕਾਜੀ ਨੂੰ ਬੁਢੇਪੇ ਤੇ ਮੌਤ ਦਾ ਡਰ ਨਹੀਂ ਰਹਿ ਜਾਂਦਾ।2।

ਅਸਲ ਸੁਲਤਾਨ (ਬਾਦਸ਼ਾਹ) ਉਹ ਹੈ ਜੋ (ਗਿਆਨ ਤੇ ਵੈਰਾਗ ਦੇ) ਦੋ ਤੀਰ ਤਾਣਦਾ ਹੈ, ਬਾਹਰ ਦੁਨੀਆ ਦੇ
 ਪਦਾਰਥਾਂ ਵਲ ਭਟਕਦੇ ਮਨ ਨੂੰ ਅੰਦਰ ਵਲ ਲੈ ਆਉਂਦਾ ਹੈ, ਪ੍ਰਭੂ-ਚਰਨਾਂ ਵਿਚ ਜੁੜ ਕੇ ਆਪਣੇ ਅੰਦਰ ਭਲੇ ਗੁਣ
 ਪੈਦਾ ਕਰਦਾ ਹੈ। ਉਹ ਸੁਲਤਾਨ ਆਪਣੇ ਸਿਰ ਤੇ (ਅਸਲ) ਛਤਰ ਝੁਲਵਾਉਂਦਾ ਹੈ।3।

ਜੋਗੀ (ਪ੍ਰਭੂ ਨੂੰ ਵਿਸਾਰ ਕੇ) ਗੋਰਖ ਗੋਰਖ ਜਪਦਾ ਹੈ, ਹਿੰਦੂ (ਸ੍ਰੀ ਰਾਮ ਚੰਦਰ ਦੀ ਮੂਰਤੀ ਵਿਚ ਹੀ ਮਿਥੇ ਹੋਏ) ਰਾਮ
 ਦਾ ਨਾਮ ਉਚਾਰਦਾ ਹੈ, ਮੁਸਲਮਾਨ ਨੇ (ਸਤਵੇਂ ਅਸਮਾਨ ਵਿਚ ਬੈਠਾ ਹੋਇਆ) ਨਿਰਾ ਆਪਣਾ (ਮੁਸਲਮਾਨਾਂ ਦਾ
 ਹੀ) ਰੱਬ ਮੰਨ ਰੱਖਿਆ ਹੈ। ਪਰ ਮੇਰਾ ਕਬੀਰ ਦਾ ਪ੍ਰਭੂ ਉਹ ਹੈ, ਜੋ ਸਭ ਵਿਚ ਵਿਆਪਕ ਹੈ (ਤੇ ਸਭ ਦਾ ਸਾਂਝਾ
 ਹੈ)।4।3।11।

ਨੋਟ:- ਇਸ ਸ਼ਬਦ ਦੇ ਬੰਦ ਨੰ: 2 ਦੀਆਂ ਤੁਕਾਂ ਨੂੰ ਸਾਹਮਣੇ ਰੱਖ ਕੇ ਰਾਮਕਲੀ ਕੀ ਵਾਰ ਮ: 3 ਵਿਚ ਪਉੜੀ ਨੰ: 12 ਦੇ ਨਾਲ ਦਰਜ ਕੀਤਾ ਗੁਰੂ ਨਾਨਕ ਦੇਵ ਜੀ ਦਾ ਸ਼ਲੋਕ ਨੰ: 5 ਪੜ੍ਹ ਕੇ ਵੇਖੋ। ਇਕ ਤਾਂ ਤੁਕਾਂ ਹੀ ਸਾਂਝੀਆਂ ਹਨ; ਦੂਜੇ, ਪਖੰਡੀ ਆਦਿਕ ਲਫਜ਼ਾਂ ਦਾ ਅਰਥ ਕਰਨ ਵਿਚ ਉਹੀ ਤਰੀਕਾ ਵਰਤਿਆ ਹੈ ਜੋ ਕਬੀਰ ਜੀ ਨੇ ਲਫਜ਼ 'ਮੁਲਾਂ' ਆਦਿਕ ਲਈ।

ਮ: 1 ॥ ਸੋ ਪਾਖੰਡੀ, ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥4॥12॥ {ਪੰਨਾ 953}